

ਇੰਕਾਰ ਜਾਂ ਲੰਬਤ ਸਥਿਤੀ ਦੀ ਸੂਚਨਾ

ਸੂਚਨਾ ਦੀ ਮਿਤੀ: _____
 ਕੇਸ ਦਾ ਨਾਂ: _____
 ਸੰਖਿਆ: _____
 ਕਾਰਜਕਰਤਾ ਦਾਨਾਂ: _____
 ਸੰਖਿਆ: _____
 ਟੈਲੀਫੋਨ: _____
 ਪਤਾ: _____

ਸਵਾਲ? ਆਪਣੇ ਕਾਰਜਕਰਤਾ ਨੂੰ ਪੁੱਛੋ।

ਰਾਜਕੀ ਸੁਣਵਾਈ: ਜੇਕਰ ਤੁਹਾਨੂੰ ਲੱਗਦਾ ਹੈ ਕਿ ਇਹ ਇੱਕ ਗਲਤ ਕਦਮ ਹੈ, ਤਾਂ ਤੁਸੀਂ ਸੁਣਵਾਈ ਦੀ ਮੰਗ ਕਰ ਸਕਦੇ ਹੋ। ਇਸ ਪੱਤੇ ਦੇ ਪਿੱਛਲੇ ਪਾਸੇ ਉਸਦਾ ਤਰੀਕਾ ਦੱਸਿਆ ਗਿਆ ਹੈ। ਜੇਕਰ ਇਹ ਕਦਮ ਚੁੱਕੇ ਜਾਣ ਤੋਂ ਪਹਿਲਾਂ ਤੁਸੀਂ ਸੁਣਵਾਈ ਦੀ ਮੰਗ ਕਰਦੇ ਹੋ ਤਾਂ ਹੋ ਸਕਦਾ ਹੈ ਤੁਹਾਡੇ ਫਾਇਦਿਆਂ 'ਚ ਬਦਲਾਵ ਨਾ ਹੋਵੇ।

(ADDRESSEE)

ਇੰਕਾਰ:

- ਫੂਡ ਸਟੈਂਪਸ ਲਈ ਤੁਹਾਡੇ ਪਰਿਵਾਰ ਦੀ ਅਰਜ਼ੀ ਤੋਂ ਇੰਕਾਰ ਕਰ ਦਿੱਤਾ ਗਿਆ ਹੈ ਕਿਉਂਕਿ:
- ਜੇਕਰ ਤੁਸੀਂ _____ ਤਕ ਇਹ ਕਰਦੇ ਹੋ, ਤਾਂ ਤੁਹਾਡੀ ਅਰਜ਼ੀ ਨੂੰ ਦੁਬਾਰਾ ਖੋਲ੍ਹਿਆ ਜਾਵੇਗਾ।

ਜੇਕਰ ਇਸ ਤਾਰੀਖ ਤਕ ਤੁਸੀਂ ਇਹ ਨਹੀਂ ਕਰਦੇ ਤਾਂ ਜੇਕਰ ਤੁਸੀਂ ਫੂਡ ਸਟੈਂਪਸ ਪ੍ਰਾਪਤ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਦੁਬਾਰਾ ਅਰਜ਼ੀ ਦੇਣੀ ਪਵੇਗੀ।

- ਤੁਹਾਡੇ ਦੁਆਰਾ ਫੂਡ ਸਟੈਂਪਸ ਲਈ ਅਰਜ਼ੀ ਦੇਣ 'ਤੇ ਅਸੀਂ ਉੱਪਰ ਦਿੱਤੀ ਗਈ ਜਾਣਕਾਰੀ ਬਾਰੇ ਪੁੱਛਿਆ ਸੀ। ਇਸ ਜਾਣਕਾਰੀ ਲਈ ਬੇਨਤੀ ਕਰਨ ਤੋਂ ਬਾਅਦ ਦਸ (10) ਦਿਨਾਂ ਦੇ ਅੰਦਰ ਤੁਸੀਂ ਸਾਨੂੰ ਇਹ ਜਾਣਕਾਰੀ ਪ੍ਰਦਾਨ ਨਹੀਂ ਕੀਤੀ ਸੀ। ਤੁਹਾਨੂੰ _____ (ਅਰਜ਼ੀ ਦੇਣ ਦੀ ਮਿਤੀ ਤੋਂ 30 ਦਿਨਾਂ ਬਾਅਦ) ਤਕ ਸਾਨੂੰ ਇਹ ਜਾਣਕਾਰੀ ਪ੍ਰਦਾਨ ਕਰਨੀ ਪਵੇਗੀ ਜਾਂ ਤੁਹਾਡੀ ਅਰਜ਼ੀ ਤੋਂ ਇੰਕਾਰ ਕਰ ਦਿੱਤਾ ਜਾਵੇਗਾ ਅਤੇ ਤੁਹਾਨੂੰ ਕੋਈ ਹੋਰ ਸੂਚਨਾ ਪ੍ਰਾਪਤ ਨਹੀਂ ਹੋਵੇਗੀ।
- ਤੁਹਾਡੀ ਅਰਜ਼ੀ ਤੋਂ ਇੰਕਾਰ ਕਰਨ ਦੇ ਕਾਰਨ ਕਰਕੇ _____ ਤਕ ਤੁਹਾਡੇ ਪਰਿਵਾਰ ਨੂੰ ਫੂਡ ਸਟੈਂਪਸ ਦੀ ਪ੍ਰਾਪਤੀ ਨਹੀਂ ਹੋ ਸਕਦੀ। ਫਿਰ ਤੁਸੀਂ ਦੁਬਾਰਾ ਅਰਜ਼ੀ ਦੇ ਸਕਦੇ ਹੋ।
- ਜੇਕਰ ਤੁਹਾਨੂੰ ਨਕਦ ਸਹਾਇਤਾ ਪ੍ਰਾਪਤ ਹੁੰਦੀ ਹੈ, ਤਾਂ ਤੁਹਾਨੂੰ ਫੂਡ ਸਟੈਂਪਸ ਦੀ ਪ੍ਰਾਪਤੀ ਹੋ ਸਕਦੀ ਹੈ। ਨਕਦ ਸਹਾਇਤਾ ਮੰਜੂਰ ਹੋਣ ਤੋਂ ਬਾਅਦ 15 ਦਿਨਾਂ ਦੇ ਅੰਦਰ ਫੂਡ ਸਟੈਂਪ ਸੂਚਨਾ ਪ੍ਰਾਪਤ ਨਾ ਹੋਣ 'ਤੇ, ਫੂਡ ਸਟੈਂਪਸ ਬਾਰੇ ਆਪਣੇ ਨਕਦ ਸਹਾਇਤਾ ਕਾਰਜਕਰਤਾ ਨੂੰ ਸੰਪਰਕ ਕਰੋ।

ਨਿਯਮ: ਇਹ ਨਿਯਮ ਲਾਗੂ ਹੁੰਦੇ ਹਨ:

ਆਪਣੇ ਕਲਿਆਣ ਦਫਤਰ 'ਚ ਤੁਸੀਂ ਇਨ੍ਹਾਂ ਦੀ ਸਮੀਖਿਆ ਕਰ ਸਕਦੇ ਹੋ।

ਵਾਪਸੀ ਫਾਇਦੇ:

- ਵਾਪਸੀ ਫੂਡ ਸਟੈਂਪ ਫਾਇਦਿਆਂ ਲਈ ਤੁਹਾਡੀ _____ ਮਿਤੀ ਦੀ ਅਰਜ਼ੀ/ਬੇਨਤੀ ਤੋਂ ਇੰਕਾਰ ਕਰ ਦਿੱਤਾ ਗਿਆ ਸੀ ਕਿਉਂਕਿ:
- ਵਾਪਸੀ ਫੂਡ ਸਟੈਂਪ ਫਾਇਦਿਆਂ ਲਈ ਤੁਹਾਡੀ _____ ਮਿਤੀਯੁਕਤ ਅਰਜ਼ੀ/ਬੇਨਤੀ ਤੋਂ ਇੰਕਾਰ ਕਰ ਦਿੱਤਾ ਗਿਆ ਸੀ ਕਿਉਂਕਿ ਉਹ ਗਲਤ ਕਾਉਂਟੀ 'ਚ ਦਾਇਰ ਕੀਤੀ ਗਈ ਸੀ। ਤੁਹਾਨੂੰ ਉਸ ਕਾਉਂਟੀ ਤੋਂ ਉਨ੍ਹਾਂ ਫਾਇਦਿਆਂ ਦੀ ਮੰਗ ਕਰਨੀ ਚਾਹੀਦੀ ਹੈ ਜਿੱਥੋਂ ਤੁਹਾਨੂੰ ਫਾਇਦਿਆਂ ਤੋਂ ਇੰਕਾਰ ਜਾਂ ਪ੍ਰਾਪਤੀ ਹੋਈ ਸੀ।

ਲੰਬਤ ਸਥਿਤੀ:

- ਤੁਹਾਡੀ ਅਰਜ਼ੀ ਲੰਬਤ ਹੈ।
- ਜੇ ਤੁਹਾਨੂੰ ਕਰਨਾ ਚਾਹੀਦਾ ਹੈ ਉਹ ਤੁਸੀਂ ਕਰ ਚੁੱਕੇ ਹੋ। ਅਸੀਂ ਹੁਣ ਤਕ ਤੁਹਾਡੇ ਮਾਮਲੇ 'ਤੇ ਕੰਮ ਕਰ ਰਹੇ ਹਾਂ ਅਤੇ ਅਸੀਂ ਤੁਹਾਨੂੰ ਛੇਤੀ ਸੂਚਤ ਕਰਾਂਗੇ।
- ਤੁਹਾਡੇ ਦੁਆਰਾ ਫੂਡ ਸਟੈਂਪਸ ਲਈ ਅਰਜ਼ੀ ਦੇਣ 'ਤੇ ਅਸੀਂ ਉੱਪਰ ਦਿੱਤੀ ਗਈ ਜਾਣਕਾਰੀ ਬਾਰੇ ਪੁੱਛਿਆ ਸੀ। ਇਸ ਜਾਣਕਾਰੀ ਲਈ ਬੇਨਤੀ ਕਰਨ ਤੋਂ ਬਾਅਦ ਦਸ (10) ਦਿਨਾਂ ਦੇ ਅੰਦਰ ਤੁਸੀਂ ਸਾਨੂੰ ਇਹ ਜਾਣਕਾਰੀ ਪ੍ਰਦਾਨ ਨਹੀਂ ਕੀਤੀ ਸੀ। ਤੁਹਾਨੂੰ _____ ਤਕ ਸਾਨੂੰ ਇਹ ਜਾਣਕਾਰੀ ਪ੍ਰਦਾਨ ਕਰਨੀ ਪਵੇਗੀ ਜਾਂ ਤੁਹਾਡੀ ਅਰਜ਼ੀ ਤੋਂ ਇੰਕਾਰ ਕਰ ਦਿੱਤਾ ਜਾਵੇਗਾ ਅਤੇ ਤੁਹਾਨੂੰ ਕੋਈ ਹੋਰ ਸੂਚਨਾ ਪ੍ਰਾਪਤ ਨਹੀਂ ਹੋਵੇਗੀ। ਜੇਕਰ ਤੁਸੀਂ ਹੁਣ ਵੀ ਫੂਡ ਸਟੈਂਪਸ ਚਾਹੁੰਦੇ ਹੋ, ਤਾਂ ਤੁਹਾਨੂੰ ਦੁਬਾਰਾ ਅਰਜ਼ੀ ਦੇਣੀ ਪਵੇਗੀ।

ਜੇਕਰ ਤੁਸੀਂ ਉੱਪਰ ਦਿੱਤੀ ਗਈ ਮਿਤੀ ਤੱਕ ਸਾਨੂੰ ਇੱਥੇ ਦੱਸਿਆਂ ਗਈਆਂ ਚੀਜ਼ਾਂ ਪ੍ਰਦਾਨ ਕਰਦੇ ਹੋ, ਤਾਂ ਤੁਹਾਡੀ ਅਰਜ਼ੀ ਨੂੰ ਦੁਬਾਰਾ ਖੋਲ੍ਹਿਆ ਜਾਵੇਗਾ।

ਸੁਣਵਾਈ ਲਈ ਤੁਹਾਡੇ ਅਧਿਕਾਰ

ਜੇਕਰ ਤੁਸੀਂ ਕਾਉਂਟੀ ਦੀ ਕਾਰਵਾਈ ਨਾਲ ਸਹਿਮਤ ਨਹੀਂ ਹੋ ਤਾਂ ਤੁਹਾਨੂੰ ਇੱਕ ਸੁਣਵਾਈ ਦੀ ਮੰਗ ਕਰਨ ਦਾ ਅਧਿਕਾਰ ਹੈ। ਸੁਣਵਾਈ ਦੀ ਮੰਗ ਕਰਨ ਲਈ ਤੁਹਾਡੇ ਕੋਲ ਸਿਰਫ਼ 90 ਦਿਨ ਹਨ। ਇਹ 90 ਦਿਨ ਕਾਉਂਟੀ ਦੁਆਰਾ ਤੁਹਾਨੂੰ ਸੂਚਨਾ ਦੇਣ ਜਾਂ ਡਾਕ ਰਾਹੀਂ ਭੇਜਣ 'ਤੇ ਸ਼ੁਰੂ ਹੋ ਗਏ ਹਨ।

ਜੇਕਰ ਕੈਸ ਏਡ, Medi-Cal, ਫੂਡ ਸਟੈਂਪਸ, ਜਾਂ ਚਾਇਲਡ ਕੇਅਰ 'ਤੇ ਕਿਸੇ ਕਾਰਵਾਈ ਕਰਨ ਤੋਂ ਪਹਿਲਾਂ ਤੁਸੀਂ ਇੱਕ ਸੁਣਵਾਈ ਦੀ ਮੰਗ ਕਰਦੇ ਹੋ ਤਾਂ:

- ਤੁਹਾਡੇ ਦੁਆਰਾ ਸੁਣਵਾਈ ਲਈ ਪਰਤੀਖਿਆ ਕਰਦੇ ਹੋਏ ਤੁਹਾਡੀ ਕੈਸ ਏਡ ਜਾਂ Medi-Cal 'ਚ ਕੋਈ ਬਦਲਾਵ ਨਹੀਂ ਹੋਵੇਗਾ।
- ਤੁਹਾਡੇ ਦੁਆਰਾ ਸੁਣਵਾਈ ਲਈ ਪਰਤੀਖਿਆ ਕਰਦੇ ਹੋਏ ਤੁਹਾਡੀਆਂ ਚਾਇਲਡ ਕੇਅਰ ਸਰਵਿਸਿਜ਼ 'ਚ ਕੋਈ ਬਦਲਾਵ ਨਹੀਂ ਹੋਵੇਗਾ।
- ਸੁਣਵਾਈ ਹੋਣ ਜਾਂ ਤੁਹਾਡੇ ਪ੍ਰਮਾਣੀਕਰਨ ਦੀ ਅਵਧੀ ਸਮਾਪਤ ਹੋਣ, ਜੇ ਵੀ ਪਹਿਲਾਂ ਹੋਵੇ, ਤਕ ਫੂਡ ਸਟੈਂਪਸ 'ਚ ਕੋਈ ਬਦਲਾਵ ਨਹੀਂ ਹੋਵੇਗਾ।

ਜੇਕਰ ਸੁਣਵਾਈ ਦੇ ਫ਼ੈਸਲੇ ਦੇ ਮੁਤਾਬਕ ਅਸੀਂ ਠੀਕ ਹਾਂ, ਤਾਂ ਤੁਸੀਂ ਪ੍ਰਾਪਤ ਹੋਈ ਕਿਸੇ ਅਤਿਰਿਕਤ ਕੈਸ ਏਡ, ਫੂਡ ਸਟੈਂਪਸ ਜਾਂ ਚਾਇਲਡ ਕੇਅਰ ਸਰਵਿਸਿਜ਼ ਦੇ ਦੋਸ਼ਟਰ ਹੋਵੋਗੇ।

ਸੁਣਵਾਈ ਤੋਂ ਪਹਿਲਾਂ ਸਾਨੂੰ ਤੁਹਾਡੇ ਫ਼ਾਇਦੇ ਘਟਾਉਣ ਜਾਂ ਬੰਦ ਕਰਨ ਦੇਣ ਲਈ, ਹੇਠਾਂ ਨਿਸ਼ਾਨ ਲਗਾਓ: ਹਾਂ, ਘਟਾਓ ਜਾਂ ਬੰਦ ਕਰ ਦਿਓ: ਕੈਸ ਏਡ ਫੂਡ ਸਟੈਂਪਸ ਚਾਇਲਡ ਕੇਅਰ

ਜਦੋਂ ਤਕ ਤੁਸੀਂ ਇਨ੍ਹਾਂ ਲਈ ਸੁਣਵਾਈ ਦੇ ਫ਼ੈਸਲੇ ਲਈ ਪਰਤੀਖਿਆ ਕਰਦੇ ਹੋ:

ਵੱਲਡੇਅਰ ਟੂ ਵਰਕ:

ਤੁਹਾਨੂੰ ਕਿਰਿਆਵਾਂ 'ਚ ਹਿੱਸਾ ਲੈਣ ਦੀ ਕੋਈ ਲੋੜ ਨਹੀਂ ਹੈ।

ਇਸ ਸੂਚਨਾ ਤੋਂ ਪਹਿਲਾਂ ਤੁਹਾਨੂੰ ਰੁਜ਼ਗਾਰ ਅਤੇ ਕਾਉਂਟੀ ਦੁਆਰਾ ਮੰਜੂਰਸ਼ੁਦਾ ਕਿਰਿਆਵਾਂ ਲਈ ਚਾਇਲਡ ਕੇਅਰ ਸਬੰਧੀ ਭੁਗਤਾਨ ਦੀ ਪ੍ਰਾਪਤੀ ਹੋ ਸਕਦੀ ਹੈ।

ਜੇਕਰ ਅਸੀਂ ਤੁਹਾਨੂੰ ਇਹ ਦੱਸਿਆ ਹੈ ਕਿ ਦੂਜੀਆਂ ਸਹਾਇਕ ਸੇਵਾਵਾਂ ਲਈ ਤੁਹਾਡੇ ਭੁਗਤਾਨ ਬੰਦ ਕਰ ਦਿੱਤੇ ਜਾਣਗੇ, ਤਾਂ ਤੁਹਾਨੂੰ ਹੋਰ ਕੋਈ ਭੁਗਤਾਨ ਪ੍ਰਾਪਤ ਨਹੀਂ ਹੋਵੇਗਾ, ਭਾਵੇਂ ਤੁਸੀਂ ਆਪਣੀ ਕਿਰਿਆ 'ਚ ਜਾਂਦੇ ਹੋਵੋ।

ਜੇਕਰ ਅਸੀਂ ਤੁਹਾਨੂੰ ਇਹ ਦੱਸਿਆ ਸੀ ਕਿ ਤੁਹਾਡੀਆਂ ਦੂਜੀਆਂ ਸਹਾਇਕ ਸੇਵਾਵਾਂ ਲਈ ਅਸੀਂ ਭੁਗਤਾਨ ਕਰਾਂਗੇ, ਤਾਂ ਤੁਹਾਡੇ ਦੁਆਰਾ ਇਸ ਸੂਚਨਾ 'ਚ ਦੱਸੀ ਗਈ ਰਕਮ ਅਤੇ ਤਰੀਕੇ ਦੇ ਮੁਤਾਬਕ ਉਨ੍ਹਾਂ ਦਾ ਭੁਗਤਾਨ ਕੀਤਾ ਜਾਵੇਗਾ।

- ਉਹ ਸਹਾਇਕ ਸੇਵਾਵਾਂ ਪ੍ਰਾਪਤ ਕਰਨ ਲਈ, ਤੁਹਾਨੂੰ ਉਸ ਕਿਰਿਆ 'ਚ ਜਾਣਾ ਪਵੇਗਾ ਜਿਸ 'ਚ ਹਾਜ਼ਰ ਹੋਣ ਲਈ ਕਾਉਂਟੀ ਨੇ ਤੁਹਾਨੂੰ ਕਿਹਾ ਹੈ।
- ਜੇਕਰ ਤੁਹਾਡੇ ਦੁਆਰਾ ਸੁਣਵਾਈ ਦੇ ਫ਼ੈਸਲੇ ਲਈ ਉਡਿਕ ਕਰਦੇ ਹੋਏ ਕਾਉਂਟੀ ਦੁਆਰਾ ਸਹਾਇਕ ਸੇਵਾਵਾਂ ਲਈ ਭੁਗਤਾਨ ਕੀਤੀ ਜਾ ਰਹੀ ਰਕਮ ਪਰਯਾਪਤ ਨਾ ਹੋਵੇ, ਤਾਂ ਤੁਸੀਂ ਉਸ ਕਿਰਿਆ 'ਚ ਜਾਣਾ ਬੰਦ ਕਰ ਸਕਦੇ ਹੋ।

ਕੈਲ-ਲਰਨ:

- ਜੇਕਰ ਅਸੀਂ ਤੁਹਾਨੂੰ ਦੱਸਿਆ ਹੈ ਕਿ ਅਸੀਂ ਤੁਹਾਡੀ ਸੇਵਾ ਨਹੀਂ ਕਰ ਸਕਦੇ ਤਾਂ ਤੁਸੀਂ ਕੈਲ-ਲਰਨ ਪ੍ਰੋਗ੍ਰਾਮ 'ਚ ਹਿੱਸਾ ਨਹੀਂ ਲੈ ਸਕਦੇ।
- ਅਸੀਂ ਸਿਰਫ਼ ਕਿਸੇ ਮੰਜੂਰਸ਼ੁਦਾ ਕਿਰਿਆ ਲਈ ਕੈਲ-ਲਰਨ ਦੀਆਂ ਸਹਾਇਕ ਸੇਵਾਵਾਂ ਲਈ ਭੁਗਤਾਨ ਕਰਾਂਗੇ।

ਹੋਰ ਜਾਣਕਾਰੀ

Medi-Cal ਦੁਆਰਾ ਪ੍ਰਬੰਧਤ ਕੇਅਰ ਪਲੈਨ ਦੇ ਸਦੱਸ: ਇਸ ਸੂਚਨਾ 'ਤੇ ਕਾਰਵਾਈ ਤੁਹਾਨੂੰ ਆਪਣੀ ਪ੍ਰਬੰਧਤ ਸਿਹਤ ਦੇਖਭਾਲ ਯੋਜਨਾ ਤੋਂ ਸੇਵਾਵਾਂ ਪ੍ਰਾਪਤ ਕਰਨ ਤੋਂ ਰੋਕ ਸਕਦੀ ਹੈ। ਜੇਕਰ ਤੁਹਾਡੇ ਕੋਈ ਸਵਾਲ ਹਨ ਤਾਂ ਤੁਸੀਂ ਆਪਣੀ ਸਿਹਤ ਯੋਜਨਾ ਦੀ ਸਦੱਸਤਾ ਸਬੰਧੀ ਸੇਵਾਵਾਂ ਨੂੰ ਸੰਪਰਕ ਕਰ ਸਕਦੇ ਹੋ।

ਬਾਲ ਅਤੇ/ਜਾਂ ਚਿਕਿਤਸੀ ਸਹਾਇਤਾ: ਸਥਾਨਕ ਬਾਲ ਸਹਾਇਤਾ ਏਜੰਸੀ ਕਿਸੇ ਸ਼ੁਲਕ ਤੋਂ ਬਿਨਾਂ ਹੀ ਸਹਾਇਤਾ ਇਕੱਠੀ ਕਰਨ 'ਚ ਮਦਦ ਕਰੇਗੀ ਭਾਵੇਂ ਤੁਸੀਂ ਨਕਦ ਸਹਾਇਤਾ ਪ੍ਰਾਪਤ ਨਾ ਕਰ ਰਹੇ ਹੋਵੋ। ਜੇਕਰ ਉਹ ਹੁਣ ਤੁਹਾਡੇ ਲਈ ਸਹਾਇਤਾ ਇਕੱਠੀ ਕਰਦੇ ਹਨ, ਤਾਂ ਤੁਹਾਡੇ ਦੁਆਰਾ ਉਨ੍ਹਾਂ ਨੂੰ ਲਿਖਤ ਰੂਪ 'ਚ ਉਸਨੂੰ ਬੰਦ ਕਰਨ ਲਈ ਨਾ ਕਹਿਣ ਤਕ ਉਹ ਇੰਜ ਕਰਦੇ ਰਹਿਣਗੇ। ਉਹ ਤੁਹਾਨੂੰ ਇਕੱਠੀ ਕੀਤੀ ਗਈ ਮੌਜੂਦਾ ਸਹਾਇਤਾ ਦੀ ਰਕਮ ਭੇਜ ਦੇਣਗੇ ਪਰ ਕਾਉਂਟੀ ਦੀ ਜਾਇਜ਼ ਬਕਾਇਆ ਰਕਮ ਵੱਖਰੀ ਕਰ ਲੈਣਗੇ।

ਪਰਿਵਾਰ ਨਿਯੋਜਨ: ਤੁਹਾਡੇ ਦੁਆਰਾ ਪੁੱਛਣ 'ਤੇ ਤੁਹਾਡਾ ਭਲਾਈ ਦਫ਼ਤਰ ਤੁਹਾਨੂੰ ਇਸ ਬਾਰੇ ਜਾਣਕਾਰੀ ਦੇਵੇਗਾ।

ਸੁਣਵਾਈ ਦੀ ਫ਼ਾਇਲ: ਜੇਕਰ ਤੁਸੀਂ ਇੱਕ ਸੁਣਵਾਈ ਦੀ ਮੰਗ ਕਰਦੇ ਹੋ, ਤਾਂ ਰਾਜਕੀ ਸੁਣਵਾਈ ਡਿਵੀਜ਼ਨ ਇੱਕ ਫ਼ਾਇਲ ਸਥਾਪਤ ਕਰ ਦੇਵੇਗੀ। ਆਪਣੀ ਸੁਣਵਾਈ ਤੋਂ ਪਹਿਲਾਂ ਤੁਹਾਨੂੰ ਇਸ ਫ਼ਾਇਲ ਨੂੰ ਵੇਖਣ ਅਤੇ ਸੁਣਵਾਈ ਤੋਂ ਘੱਟੋ-ਘੱਟ ਦੋ ਦਿਨ ਪਹਿਲਾਂ ਆਪਣੇ ਮਾਮਲੇ 'ਚ ਕਾਉਂਟੀ ਦੀ ਲਿਖਤ ਸਥਿਤੀ ਦੀ ਨਕਲ ਪ੍ਰਾਪਤ ਕਰਨ ਦਾ ਅਧਿਕਾਰ ਹੋਵੇਗਾ। ਰਾਜ ਤੁਹਾਡੀ ਸੁਣਵਾਈ ਦੀ ਫ਼ਾਇਲ ਵੱਲਡੇਅਰ ਡਿਪਾਰਟਮੈਂਟ ਅਤੇ ਯੂ.ਐੱਸ. ਡਿਪਾਰਟਮੈਂਟ ਆਫ਼ ਹੈਲਥ ਐਂਡ ਹਮੂਮਨ ਸਰਵਿਸਿਜ਼ ਐਂਡ ਐਂਗੀਕਲਚਰ ਨੂੰ ਦੇ ਸਕਦਾ ਹੈ। (ਡਬਲਯੂ.&ਐਫੀ, ਕੋਡ ਭਾਗ 10850 ਅਤੇ 10950.)

ਸੁਣਵਾਈ ਦੀ ਮੰਗ ਕਰਨ ਲਈ:

- ਇਹ ਪੰਨਾ ਭਰੋ।
- ਆਪਣੇ ਰਿਕਾਰਡਸ ਲਈ ਇਸ ਪੰਨੇ ਦੇ ਅੱਗਲੇ ਅਤੇ ਪਿੱਛਲੇ ਹਿੱਸੇ ਦੀ ਇੱਕ ਨਕਲ ਤਿਆਰ ਕਰੋ। ਤੁਹਾਡੇ ਦੁਆਰਾ ਮੰਗੇ ਜਾਣ 'ਤੇ, ਤੁਹਾਡਾ ਕਾਰਜਕਰਤਾ ਤੁਹਾਨੂੰ ਇਸ ਪੰਨੇ ਦੀ ਨਕਲ ਦੇਵੇਗਾ।
- ਇਸ ਪੰਨੇ ਨੂੰ ਇੱਥੇ ਭੇਜੋ ਜਾਂ ਲੈ ਕੇ ਜਾਓ:

ਜਾਂ

- ਮੁਫ਼ਤ ਕਾਲ ਕਰੋ: 1-800-952-5253 ਜਾਂ ਟੀ.ਡੀ.ਡੀ. ਦੀ ਵਰਤੋਂ ਕਰਨ ਵਾਲੇ ਸੁਣਨ ਜਾਂ ਬੋਲਣ ਦੀ ਤਕਲੀਫ਼ ਵਾਲੇ ਲੋਕਾਂ ਲਈ: 1-800-952-8349.

ਸਹਾਇਤਾ ਪ੍ਰਾਪਤ ਕਰਨ ਲਈ: ਤੁਸੀਂ ਉੱਪਰ ਦਿੱਤੇ ਗਏ ਮੁਫ਼ਤ ਰਾਜਕੀ ਫ਼ੋਨ ਨੰਬਰਾਂ 'ਤੇ ਸੁਣਵਾਈ ਸਬੰਧੀ ਆਪਣੇ ਅਧਿਕਾਰਾਂ ਜਾਂ ਕਾਨੂੰਨੀ ਸਹਾਇਤਾ ਲਈ ਹਵਾਲੇ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਤੁਹਾਨੂੰ ਆਪਣੇ ਸਥਾਨਕ ਕਾਨੂੰਨੀ ਸਹਾਇਤਾ ਜਾਂ ਭਲਾਈ ਅਧਿਕਾਰ ਦਫ਼ਤਰ 'ਚ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਹੋ ਸਕਦੀ ਹੈ।

ਜੇਕਰ ਤੁਸੀਂ ਸੁਣਵਾਈ 'ਚ ਇਕੱਲੇ ਜਾਣਾ ਚਾਹੁੰਦੇ ਹੋ, ਤਾਂ ਤੁਸੀਂ ਕਿਸੇ ਮਿੱਤਰ ਜਾਂ ਕਿਸੇ ਹੋਰ ਵਿਅਕਤੀ ਨੂੰ ਆਪਣੇ ਨਾਲ ਲਿਆ ਸਕਦੇ ਹੋ।

ਸੁਣਵਾਈ ਲਈ ਬੇਨਤੀ

ਮੈਂ _____ ਕਾਉਂਟੀ ਦੇ ਵੱਲਡੇਅਰ ਡਿਪਾਰਟਮੈਂਟ ਦੀ ਕਾਰਵਾਈ 'ਤੇ ਇੱਕ ਸੁਣਵਾਈ ਚਾਹੁੰਦਾ/ਚਾਹੁੰਦੀ ਹਾਂ ਜੋ ਮੇਰੀ ਇਸ ਸੁਵਿਧਾ ਨਾਲ ਸਬੰਧਤ ਹੈ:

- ਕੈਸ ਏਡ ਫੂਡ ਸਟੈਂਪਸ Medi-Cal
 ਹੋਰ (ਸੂਚੀ) _____

ਇਸ ਦਾ ਕਾਰਨ ਇੱਥੇ ਦਿੱਤਾ ਗਿਆ ਹੈ: _____

- ਜੇਕਰ ਤੁਸੀਂ ਵਧੇਰੀ ਥਾਂ ਚਾਹੁੰਦੇ ਹੋ, ਤਾਂ ਇੱਥੇ ਨਿਸ਼ਾਨ ਲਗਾਓ ਅਤੇ ਇੱਕ ਪੰਨਾ ਨੱਥੀ ਕਰੋ।
- ਮੈਨੂੰ ਰਾਜ ਵੱਲੋਂ ਆਪਣੇ ਲਈ ਕਿਸੇ ਫ਼ੀਸ ਤੋਂ ਬਿਨਾਂ ਇੱਕ ਦੁਭਾਸ਼ੀਆ ਮੁਹੱਈਆ ਕਰਵਾਉਣ ਦੀ ਲੋੜ ਹੈ। (ਸੁਣਵਾਈ 'ਚ ਕੋਈ ਰਿਸ਼ਤੇਦਾਰ ਜਾਂ ਮਿੱਤਰ ਤੁਹਾਡੇ ਲਈ ਅਨੁਵਾਦ ਨਹੀਂ ਕਰ ਸਕਦਾ।) ਮੇਰੀ ਭਾਸ਼ਾ ਜਾਂ ਬੋਲੀ ਹੈ: _____

ਉਸ ਵਿਅਕਤੀ ਦਾ ਨਾਂ ਜਿਸਦੇ ਫ਼ਾਇਦਿਆਂ 'ਤੇ ਇੱਕਦ, ਬਦਲਾਵ ਜਾਂ ਰੋਕ ਲਗਾਈ ਗਈ ਸੀ

ਜਨਮ ਦੀ ਮਿਤੀ	ਫੋਨ ਨੰਬਰ	
ਪਤਾ		
ਸ਼ਹਿਰ	ਰਾਜ	ਜਿੱਪ ਕੋਡ
ਹਸਤਾਖਰ	ਮਿਤੀ	
ਇਹ ਫ਼ਾਰਮ ਭਰਨ ਵਾਲੇ ਵਿਅਕਤੀ ਦਾ ਨਾਂ	ਫੋਨ ਨੰਬਰ	

- ਮੈਂ ਚਾਹੁੰਦਾ/ਚਾਹੁੰਦੀ ਹਾਂ ਕਿ ਇਸ ਸੁਣਵਾਈ 'ਚ ਹੋਰ ਦਿੱਤਾ ਗਿਆ ਵਿਅਕਤੀ ਮੇਰੀ ਨੁਮਾਇੰਦਗੀ ਕਰੇ। ਮੈਂ ਇਸ ਵਿਅਕਤੀ ਨੂੰ ਆਪਣੇ ਰਿਕਾਰਡ ਵੇਖਣ ਜਾਂ ਆਪਣੇ ਵੱਲੋਂ ਸੁਣਵਾਈ 'ਚ ਜਾਣ ਦੀ ਇਜਾਜ਼ਤ ਦਿੰਦਾ/ਦਿੰਦੀ ਹਾਂ। (ਇਹ ਵਿਅਕਤੀ ਕੋਈ ਮਿੱਤਰ ਜਾਂ ਰਿਸ਼ਤੇਦਾਰ ਹੋ ਸਕਦਾ ਹੈ ਪਰ ਤੁਹਾਡੇ ਲਈ ਅਨੁਵਾਦ ਨਹੀਂ ਕਰ ਸਕਦਾ।)

ਨਾਂ	ਫੋਨ ਨੰਬਰ	
ਪਤਾ		
ਸ਼ਹਿਰ	ਰਾਜ	ਜਿੱਪ ਕੋਡ